

ਰਾਮਕਲੀ ਮਹਲਾ ੫ ॥ ਰਾਜਾ ਰਾਮ ਕੀ ਸਰਣਾਇ ॥ ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ
ਦੁਖੁ ਜਾਇ ॥੧॥ ਰਹਾਉ ॥ ਜਾ ਕੈ ਰਾਮੁ ਬਸੈ ਮਨ ਮਾਹੀ ॥ ਸੋ ਜਨੁ ਦੁਤਰੁ ਪੇਖਤ ਨਾਹੀ ॥ ਸਗਲੇ
ਕਾਜ ਸਵਾਰੇ ਅਪਨੇ ॥ ਹਰਿ ਹਰਿ ਨਾਮੁ ਰਸਨ ਨਿਤ ਜਪਨੇ ॥੧॥ ਜਿਸ ਕੈ ਮਸਤਕਿ ਹਾਥੁ ਗੁਰੁ ਧਰੈ
॥ ਸੋ ਦਾਸੁ ਅਦੇਸਾ ਕਾਹੇ ਕਰੈ ॥ ਜਨਮ ਮਰਣ ਕੀ ਚੂਕੀ ਕਾਣਿ ॥ ਪੂਰੇ ਗੁਰ ਉਪਰਿ ਕੁਰਬਾਣ ॥੨॥
ਗੁਰੁ ਪਰਮੇਸਰੁ ਭੇਟਿ ਨਿਹਾਲ ॥ ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥ ਪਾਰਬ੍ਰਹਮੁ ਜਿਸੁ
ਕਿਰਪਾ ਕਰੈ ॥ ਸਾਧਸੰਗਿ ਸੋ ਭਵਜਲੁ ਤਰੈ ॥ ੩॥ ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥ ਮੁਖ ਉਜਲ
ਸਾਚੈ ਦਰਬਾਰੇ ॥ ਅ ਨਦ ਕਰਹੁ ਤਜਿ ਸਗਲ ਬਿਕਾਰ ॥ ਨਾਨਕ ਹਰਿ ਜਪਿ ਉਤਰਹੁ ਪਾਰਿ
॥੪॥੪੨॥੫੩॥ {ਪੰਨਾ 899}

ਪਦਅਰਥ:- ਰਾਜਾ ਰਾਮ—ਚਾਨਣ-ਰੂਪ ਪ੍ਰਭੂ, ਸਭ ਜੀਵਾਂ ਨੂੰ ਆਪਣੀ ਜੋਤਿ ਦਾ ਚਾਨਣ ਦੇਣ ਵਾਲਾ ਹਰੀ।
ਗਾਵਤ—ਗਾਂਦਿਆਂ। ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ।1। ਰਹਾਉ।

ਜਾ ਕੈ ਮਨ ਮਾਹੀ—ਜਿਸ (ਮਨੁੱਖ) ਦੇ ਮਨ ਵਿਚ। ਦੁਤਰ—ਬੜੀ ਔਖਿਆਈ ਨਾਲ ਤਰਿਆ ਜਾ ਸਕਣ ਵਾਲਾ
ਸੰਸਾਰ-ਸਮੁੰਦਰ। ਸਗਲੇ—ਸਾਰੇ। ਰਸਨ—ਜੀਭ (ਨਾਲ)।1।

ਜਿਸ ਕੈ—{ਸੰਬੰਧਕ 'ਕੈ' ਦੇ ਕਾਰਨ ਲਫਜ਼ 'ਜਿਸੁ' ਦਾ ੁ ਉੱਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਕੈ
ਮਸਤਕਿ—ਦੇ ਮੱਥੇ ਉਤੇ। ਅਦੇਸਾ—ਅੰਦੇਸ਼ਾ, ਚਿੰਤਾ-ਫਿਕਰ। ਕਾਹੇ—ਕਿਉਂ? ਕਾਣਿ—ਮੁਥਾਜੀ, ਤੋਖਲਾ।
ਕੁਰਬਾਣ—ਸਦਕੇ, ਵਾਰਨੇ।2।

ਭੇਟਿ—ਮਿਲ ਕੇ। ਨਿਹਾਲ—ਚੜ੍ਹਦੀ ਕਲਾ ਵਾਲਾ। ਸੋ—ਉਹ ਬੰਦਾ। ਭਵਜਲੁ—ਸੰਸਾਰ-ਸਮੁੰਦਰ।3।

ਸਾਧ—ਹੇ ਸੰਤ ਜਨੋ! ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਰਸ। ਉਜਲ—ਉਜਲੇ, ਬੇ-ਦਾਗ਼।
ਦਰਬਾਰੇ—ਦਰਬਾਰਿ, ਦਰਬਾਰ ਵਿਚ। ਤਜਿ—ਤਿਆਗ ਕੇ। ਬਿਕਾਰ—ਮੰਦੇ ਕੰਮ। ਅਨਦ—ਆਤਮਕ ਅਨੰਦ।
ਜਪਿ—ਜਪ ਕੇ।4।

ਅਰਥ:- ਹੇ ਭਾਈ! ਜਿਹੜੇ ਮਨੁੱਖ ਪ੍ਰਕਾਸ਼-ਸਰੂਪ ਪਰਮਾਤਮਾ ਦਾ ਆਸਰਾ ਲੈਂਦੇ ਹਨ, ਪਰਮਾਤਮਾ ਦੇ ਗੁਣ
ਗਾਂਦਿਆਂ ਗਾਂਦਿਆਂ ਉਹ ਦੁਨੀਆ ਦੇ ਡਰਾਂ ਤੋਂ ਮੁਕਤ ਹੋ ਜਾਂਦੇ ਹਨ; ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦਾ
(ਹਰੇਕ) ਦੁੱਖ ਦੂਰ ਹੋ ਜਾਂਦਾ ਹੈ।1। ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ (ਦਾ ਨਾਮ) ਆ ਵੱਸਦਾ ਹੈ, ਉਹ ਮਨੁੱਖ ਔਖਿਆਈ ਨਾਲ ਤਰੇ
ਜਾਣ ਵਾਲੇ ਇਸ ਸੰਸਾਰ-ਸਮੁੰਦਰ ਨੂੰ ਵੇਖਦਾ ਭੀ ਨਹੀਂ (ਉਸ ਦੇ ਰਸਤੇ ਵਿਚ) ਇਹ ਕੋਈ ਰੁਕਾਵਟ ਨਹੀਂ ਪਾਂਦਾ।
ਪਰਮਾਤਮਾ ਦਾ ਨਾਮ (ਆਪਣੀ) ਜੀਭ ਨਾਲ ਨਿੱਤ ਜਪ ਜਪ ਕੇ ਉਹ ਮਨੁੱਖ ਆਪਣੇ ਸਾਰੇ ਕੰਮ ਸਿਰੇ ਚਾੜ੍ਹ
ਲੈਂਦਾ ਹੈ।1।

ਹੇ ਭਾਈ! ਇਸ ਮਨੁੱਖ ਦੇ ਮੱਥੇ ਉਤੇ ਗੁਰੂ (ਆਪਣਾ) ਹੱਥ ਰੱਖਦਾ ਹੈ, (ਪ੍ਰਭੂ ਦਾ ਉਹ) ਸੇਵਕ ਕਿਸੇ ਤਰ੍ਹਾਂ ਦਾ ਭੀ
ਕੋਈ ਚਿੰਤਾ-ਫਿਕਰ ਨਹੀਂ ਕਰਦਾ। ਉਹ ਮਨੁੱਖ ਪੂਰੇ ਗੁਰੂ ਉਤੋਂ ਸਦਾ ਸਦਕੇ ਜਾਂਦਾ ਹੈ (ਆਪਣਾ ਆਪਾ ਵਾਰਦਾ
ਰਹਿੰਦਾ ਹੈ, ਇਸ ਤਰ੍ਹਾਂ) ਉਸ ਦਾ ਜਨਮ ਮਰਨ ਦੇ ਗੋੜ ਦਾ ਡਰ ਮੁੱਕ ਜਾਂਦਾ ਹੈ।2।

ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਪਰਮੇਸਰ ਮਿਲ ਪੈਂਦਾ ਹੈ, ਉਹ ਸਦਾ ਖਿੜਿਆ ਰਹਿੰਦਾ ਹੈ। (ਪਰ
ਗੁਰੂ ਦਾ ਪਰਮੇਸਰ ਦਾ) ਦਰਸਨ ਉਹੀ ਮਨੁੱਖ ਪ੍ਰਾਪਤ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਦਇਆਵਾਨ ਹੁੰਦਾ ਹੈ।
ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ, ਉਹ ਮਨੁੱਖ ਗੁਰੂ ਦੀ ਸੰਗਤਿ ਵਿਚ (ਰਹਿ ਕੇ) ਸੰਸਾਰ-ਸਮੁੰਦਰ ਤੋਂ

ਪਾਰ ਲੰਘ ਜਾਂਦਾ ਹੈ।3।

ਹੇ ਪਿਆਰੇ ਸੰਤ ਜਨੋ! (ਤੁਸੀਂ ਭੀ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹੋ, ਸਦਾ-ਬਿਰ ਪ੍ਰਭੂ ਦੇ ਦਰਬਾਰ ਵਿਚ ਤੁਹਾਡੇ ਮੂੰਹ ਉਜਲੇ ਹੋਣਗੇ (ਤੁਹਾਨੂੰ ਉਥੇ ਆਦਰ-ਸਤਕਾਰ ਮਿਲੇਗਾ)। ਹੇ ਨਾਨਕ! (ਆਖ—ਹੇ ਸੰਤ ਜਨੋ!) ਸਾਰੇ ਵਿਚਾਰ ਛੱਡ ਕੇ ਆਤਮਕ ਆਨੰਦ ਮਾਣਦੇ ਰਹੋ, ਪਰਮਾਤਮਾ ਦਾ ਨਾਮ ਜਪ ਕੇ ਤੁਸੀਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਓਗੇ।4। 42। 53।